

ਸਾਰਗ ਮਹਲਾ ੩ ॥

Saarang, Third Mehl:

ਮਨ ਮੇਰੇ ਹਰਿ ਕਾ ਨਾਮੁ ਅਤਿ ਮੀਠਾ ॥

O my mind, the Name of the Lord is supremely sweet.

ਜਨਮ ਜਨਮ ਕੇ ਕਿਲਵਿਖ ਭਉ ਭੰਜਨ ਗੁਰਮੁਖਿ ਏਕੋ ਡੀਠਾ ॥੧॥ ਰਹਾਉ ॥

It is the Destroyer of the sins, the guilt and fears of countless incarnations; the Gurmukh sees the One Lord. ||1||Pause||

ਕੋਟਿ ਕੋਟੰਤਰ ਕੇ ਪਾਪ ਬਿਨਾਸਨ ਹਰਿ ਸਾਚਾ ਮਨਿ ਭਾਇਆ ॥

Millions upon millions of sins are erased, when the mind comes to love the True Lord.

ਹਰਿ ਬਿਨੁ ਅਵਰੁ ਨ ਸੂਝੈ ਦੂਜਾ ਸਤਿਗੁਰਿ ਏਕੁ ਬੁਝਾਇਆ ॥੧॥

I do not know any other, except the Lord; the True Guru has revealed the One Lord to me. ||1||

ਪ੍ਰੇਮ ਪਦਾਰਥੁ ਜਿਨ ਘਟਿ ਵਸਿਆ ਸਹਜੇ ਰਹੇ ਸਮਾਈ ॥

Those whose hearts are filled with the wealth of the Lord's Love, remain intuitively absorbed in Him.

ਸਬਦਿ ਰਤੇ ਸੇ ਰੰਗਿ ਚਲੁਲੇ ਰਾਤੇ ਸਹਜਿ ਸੁਭਾਈ ॥੨॥

Imbued with the Shabad, they are dyed in the deep crimson color of His Love. They are imbued with the Lord's celestial peace and poise. ||2||

ਰਸਨਾ ਸਬਦੁ ਵੀਚਾਰਿ ਰਸਿ ਰਾਤੀ ਲਾਲ ਭਈ ਰੰਗੁ ਲਾਈ ॥

Contemplating the Shabad, the tongue is imbued with joy; embracing His Love, it is dyed a deep crimson.

ਰਾਮ ਨਾਮੁ ਨਿਹਕੇਵਲੁ ਜਾਣਿਆ ਮਨੁ ਤ੍ਰਿਪਤਿਆ ਸਾਂਤਿ ਆਈ ॥੩॥

I have come to know the Name of the Pure Detached Lord; my mind is satisfied and comforted. ||3||

ਪੰਡਿਤ ਪੜ੍ਹਿ ਪੜ੍ਹਿ ਮੋਨੀ ਸਭਿ ਥਾਕੇ ਭ੍ਰਮਿ ਭੇਖ ਥਕੇ ਭੇਖਧਾਰੀ ॥

The Pandits, the religious scholars, read and study, and all the silent sages have grown weary; they have grown weary of wearing their religious robes and wandering all around.

ਗੁਰ ਪਰਸਾਦਿ ਨਿਰੰਜਨੁ ਪਾਇਆ ਸਾਚੈ ਸਬਦਿ ਵੀਚਾਰੀ ॥੪॥

By Guru's Grace, I have found the Immaculate Lord; I contemplate the True Word of the Shabad. ||4||

ਆਵਾ ਗਉਣੁ ਨਿਵਾਰਿ ਸਚਿ ਰਾਤੇ ਸਾਚ ਸਬਦੁ ਮਨਿ ਭਾਇਆ ॥

My coming and going in reincarnation is ended, and I am imbued with Truth; the True Word of the Shabad is pleasing to my mind.

ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਜਿਨਿ ਵਿਚਹੁ ਆਪੁ ਗਵਾਇਆ ॥੫॥

Serving the True Guru, eternal peace is found, and self-conceit is eliminated from within. ||5||

ਸਾਚੈ ਸਬਦਿ ਸਹਜ ਧੁਨਿ ਉਪਜੈ ਮਨਿ ਸਾਚੈ ਲਿਵ ਲਾਈ ॥

Through the True Word of the Shabad, the celestial melody wells up, and the mind is lovingly focused on the True Lord.

ਅਗਮ ਅਗੋਚਰੁ ਨਾਮੁ ਨਿਰੰਜਨੁ ਗੁਰਮੁਖਿ ਮੰਨਿ ਵਸਾਈ ॥੬॥

The Immaculate Naam, the Name of the Inaccessible and Unfathomable Lord, abides in the mind of the Gurmukh. ||6||

ਏਕਸ ਮਹਿ ਸਭੁ ਜਗਤੋ ਵਰਤੈ ਵਿਰਲਾ ਏਕੁ ਪਛਾਣੈ ॥

The whole world is contained in the One Lord. How rare are those who understand the One Lord.

ਸਬਦਿ ਮਰੈ ਤਾ ਸਭੁ ਕਿਛੁ ਸੂਝੈ ਅਨਦਿਨੁ ਏਕੋ ਜਾਣੈ ॥੭॥

One who dies in the Shabad comes to know everything; night and day, he realizes the One Lord. ||7||

ਜਿਸ ਨੋ ਨਦਰਿ ਕਰੇ ਸੋਈ ਜਨੁ ਬੁਝੈ ਹੋਰੁ ਕਹਣਾ ਕਥਨੁ ਨ ਜਾਈ ॥

That humble being, upon whom the Lord casts His Glance of Grace, understands. Nothing else can be said.

ਨਾਨਕ ਨਾਮਿ ਰਤੇ ਸਦਾ ਬੈਰਾਗੀ ਏਕ ਸਬਦਿ ਲਿਵ ਲਾਈ ॥੮॥੨॥

O Nanak, those who are imbued with the Naam are forever detached from the world; they are lovingly attuned to the One Word of the Shabad. ||8||2||